

ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ
ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੇਰ ਮੇਰ ਮਨੁ ਮਾਨੈ ਜਨ ਕਉ ਪੂਰਨੁ
ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੇਲ ॥ ਰਹਾਉ ॥
ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ
ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ {ਪੰਨਾ 694}

ਪਦਅਰਥ:- ਹਮ ਸਰਿ—ਮੇਰੇ ਵਰਗਾ। ਸਰਿ—ਵਰਗਾ, ਬਰਾਬਰ ਦਾ। ਦੀਨੁ—ਨਿਮਾਣਾ, ਕੰਗਾਲ।
ਅਬ—ਹੁਣ। ਪਤੀਆਰੁ—(ਹੋਰ) ਪਰਤਾਵਾ। ਕਿਆ ਕੀਜੈ—ਕੀਹ ਕਰਨਾ ਹੋਇਆ? ਕਰਨ ਦੀ ਲੋੜ
ਨਹੀਂ। ਬਚਨੀ ਤੇਰ —ਤੇਰੀਆਂ ਗੱਲਾਂ ਕਰ ਕੇ। ਮੇਰ —ਮੇਰਾ। ਮਾਨੈ—ਮੰਨ ਜਾਏ, ਪਤੀਜ ਜਾਏ।
ਪੂਰਨ—ਪੂਰਨ ਭਰੋਸਾ।1।

ਰਮਈਆ ਕਾਰਨੇ—ਸੋਹਣੇ ਰਾਮ ਤੋਂ। ਕਵਨ—ਕਿਸ ਕਾਰਨ? ਅਬੇਲ—ਨਹੀਂ ਬੋਲਦਾ। ਰਹਾਉ।
ਮਾਧਉ—ਹੇ ਮਾਧੋ! ਤੁਮ੍ਹਾਰੇ ਲੇਖੇ—(ਭਾਵ,) ਤੇਰੀ ਯਾਦ ਵਿਚ ਬੀਤੇ। ਕਹਿ—ਕਹੋ, ਆਖਦਾ ਹੈ।2।
ਅਰਥ:- (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ
ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!)
ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖਸ਼ ਕਿ ਮੇਰਾ ਮਨ ਤੇਰੀ ਸਿਫਤਿ -ਸਾਲਾਹ ਦੀਆਂ ਗੱਲਾਂ ਵਿਚ
ਪਰਚ ਜਾਇਆ ਕਰੇ।1।

ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?। ਰਹਾਉ।
ਰਵਿਦਾਸ ਆਖਦਾ ਹੈ—ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਸਿਹਰ ਕਰ,
ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ ,
(ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਉਂਦਾ ਹਾਂ।2।1।

ਭਾਵ:- ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ।